

ਸ਼੍ਰੇਣੀ ਫੇਵੀਂ ਕੰਪਿਊਟਰ ਸਾਇੰਸ

ਪਾਠਕ੍ਰਮ (ਲਿਖਤੀ)

ਪਾਠ 1: ਕੰਪਿਊਟਰ ਨਾਲ ਜਾਣ-ਪਛਾਣ

ਕੰਪਿਊਟਰ ਕੀ ਹੈ, ਕੰਪਿਊਟਰ ਦੀ ਪਰਿਭਾਸ਼ਾ, ਅਸੀਂ ਕੰਪਿਊਟਰ ਤੇ ਕੀ ਕਰ ਸਕਦੇ ਹਾਂ?, ਕੰਪਿਊਟਰ ਦੀ ਵਰਤੋਂ, ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ, ਕੰਪਿਊਟਰ ਦੀਆਂ ਸੀਮਾਵਾਂ

ਪਾਠ 2: ਕੰਪਿਊਟਰ ਦੀ ਕਾਰਜ ਪ੍ਰਣਾਲੀ

ਸੀ.ਪੀ.ਯੂ. ਦਾ ਬਲਾਕ ਡਾਇਆਗ੍ਰਾਮ, ਕੰਪਿਊਟਰ ਦੀਆਂ ਕਿਸਮਾਂ

ਪਾਠ 3: ਵਿੰਡੋਜ਼ ਨਾਲ ਜਾਣ-ਪਛਾਣ

ਆਪਰੇਟਿੰਗ ਸਿਸਟਮ ਕੀ ਹੈ?, ਕੰਪਿਊਟਰ ਕਿਵੇਂ ਸ਼ੁਰੂ ਕਰਨਾ ਹੈ?, ਡੈਸਕਟੌਪ ਕੀ ਹੁੰਦਾ ਹੈ? ਆਇਕਨਜ਼, ਟਾਸਕਬਾਰ ਅਤੇ ਸ਼ਾਰਟਕੱਟ, ਆਇਕਨਜ਼ ਕੀ ਹੁੰਦੇ ਹਨ?, ਟਾਸਕਬਾਰ ਕੀ ਹੈ?, ਵਿੰਡੋਜ਼ ਦੇ ਭਾਗ: ਟਾਇਟਲਬਾਰ, ਮੀਨੂੰਬਾਰ, ਟੂਲਬਾਰ, ਸਕਰੋਲਬਾਰ, ਕੰਪਿਊਟਰ ਨੂੰ ਕਿਵੇਂ ਬੰਦ ਕਰਨਾ ਹੈ?

ਪਾਠ 4: ਐਮ.ਐਸ. ਪੇਂਟ ਨਾਲ ਜਾਣ-ਪਛਾਣ

ਪੇਂਟ ਕੀ ਹੈ?, ਐਮ.ਐਸ. ਪੇਂਟ ਨੂੰ ਕਿਵੇਂ ਸ਼ੁਰੂ ਕਰਨਾ, ਪੇਂਟ ਦੀ ਵਿੰਡੋ ਦੇ ਭਾਗ, ਕੰਮ ਨੂੰ ਸੇਵ ਕਰਨਾ

ਪਾਠ 5: ਐਮ. ਐਸ. ਪੇਂਟ (ਭਾਗ-2)

ਹੋਮ ਟੈਬ ਰਿਬਨ, ਵਿਊ ਟੈਬ ਰਿਬਨ

ਪਾਠ 6: ਹਾਰਡ ਵੇਅਰ ਐਂਡ ਸਾਫਟਵੇਅਰ

ਹਾਰਡਵੇਅਰ ਕੀ ਹੈ?, ਸਾਫਟਵੇਅਰ ਕੀ ਹੈ?, ਸਾਫਟਵੇਅਰ ਦੀਆਂ ਕਿਸਮਾਂ, ਸਿਸਟਮ ਸਾਫਟਵੇਅਰ ਅਤੇ ਐਪਲੀਕੇਸ਼ਨ ਸਾਫਟਵੇਅਰ, ਹਾਰਡਵੇਅਰ ਅਤੇ ਸਾਫਟਵੇਅਰ ਵਿੱਚ ਸਬੰਧ

ਪਾਠ 7: ਇਨਪੁੱਟ ਯੰਤਰ

ਇਨਪੁੱਟ ਯੰਤਰ, ਇਨਪੁੱਟ ਯੰਤਰ ਦੀ ਵਰਤੋਂ, ਕੀਅ-ਬੋਰਡ, ਮਾਊਸ, ਮਾਈਕਰੋਫੋਨ, ਸਕੈਨਰ, ਵੈਬ ਕੈਮਰਾ, ਟਚ ਪੈਡ, ਬਾਰ ਕੋਡ ਰੀਡਰ, ਲਾਈਟ ਪੈਂਨ, ਜੁਆਇ ਸਟਿੱਕ, ਟਚ ਸਕਰੀਨ, ਟਰੈਕ ਬਾਲ, ਮੈਗਨੈਟਿਕ ਇੰਕ ਕਾਰਡ ਰੀਡਰ, ਡਿਜੀਟਾਈਜ਼ਰ, ਬਾਇਓਮੀਟਰਿਕ, ਇਲੈਕਟ੍ਰਾਨਿਕ ਸਿਗਨੇਚਰ ਪੈਡ

ਪਾਠ 8: ਆਉਟਪੁੱਟ ਯੰਤਰ

ਆਉਟਪੁੱਟ ਯੰਤਰ, ਆਉਟਪੁੱਟ ਯੰਤਰ ਦੀਆਂ ਕਿਸਮਾਂ, ਮੋਨੀਟਰ, ਪ੍ਰਿੰਟਰ, ਸਪੀਕਰ, ਹੈਡਫੋਨ, ਪਲੋਟਰ, ਪ੍ਰੋਜੈਕਟਰ

ਪਾਠ 9: ਐਮ.ਐਸ. ਵਰਡ ਨਾਲ ਜਾਣ-ਪਛਾਣ

ਜਾਣ-ਪਛਾਣ, ਵਰਡ-ਪ੍ਰੋਸੈਸਿੰਗ ਕੀ ਹੈ?, ਵਰਡ-ਪ੍ਰੋਸੈਸਿੰਗ ਸਾਫਟਵੇਅਰ ਦੀਆਂ ਵਿਸ਼ੇਸ਼ਤਾਵਾਂ, ਵੱਖ-ਵੱਖ ਤਰ੍ਹਾਂ ਦੇ ਵਰਡ-ਪ੍ਰੋਸੈਸਿੰਗ ਸਾਫਟਵੇਅਰ, ਨੋਟਪੈਡ, ਵਰਡਪੈਡ, ਐਮ.ਐਸ. ਵਰਡ, ਐਮ.ਐਸ. ਵਰਡ ਦੀ ਵਰਤੋਂ ਕਰਕੇ ਨਵਾਂ ਡਾਕੂਮੈਂਟ ਬਣਾਉਣਾ, ਨਵੇਂ/ਪਹਿਲਾਂ ਤੋਂ ਬਣੇ ਡਾਕੂਮੈਂਟ ਨੂੰ ਸੇਵ ਕਰਨਾ

ਪ੍ਰਯੋਗੀ ਪਾਠਕ੍ਰਮ

- ਪ੍ਰਯੋਗ-1 ਕੰਪਿਊਟਰ ਦੀ ਵਰਤੋਂ ਕਿਹੜੇ-ਕਿਹੜੇ ਖੇਤਰਾਂ ਵਿੱਚ ਕੀਤੀ ਜਾਂਦੀ ਹੈ?
- ਪ੍ਰਯੋਗ-2 ਸੀ.ਪੀ.ਯੂ. ਦੀ ਬਲਾਕ -ਡਾਇਗ੍ਰਾਮ ਦੀ ਵਿਆਖਿਆ ਕਰੋ।
- ਪ੍ਰਯੋਗ-3 ਕੰਪਿਊਟਰ ਨੂੰ ਚਲਾਉਣ (ਸਟਾਰਟ) ਦੇ ਸਟੈਪ ਦੱਸੋ।
- ਪ੍ਰਯੋਗ-4 ਮਾਈ ਕੰਪਿਊਟਰ ਦੇ ਵੱਖ-ਵੱਖ ਭਾਗਾਂ ਨੂੰ ਚਿੱਤਰਰਾਹੀਂ ਸਮਝਾਓ।
- ਪ੍ਰਯੋਗ-5 ਕੰਪਿਊਟਰ ਨੂੰ ਬੰਦ ਕਰਨ ਦੇ ਪੜਾਅ ਦੱਸੋ।
- ਪ੍ਰਯੋਗ-6 ਐਮ.ਐਸ.ਪੇਂਟ ਨੂੰ ਸ਼ੁਰੂ ਕਰਨ ਦੇ ਪੜਾਅ ਦੱਸੋ।
- ਪ੍ਰਯੋਗ-7 ਪੇਂਟ ਦੀ ਵਿੰਡੋ ਦੇ ਭਾਗਾਂ ਦੀ ਚਿੱਤਰ ਬਣਾ ਕੇ ਵਿਆਖਿਆ ਕਰੋ।
- ਪ੍ਰਯੋਗ-8 ਪੇਂਟ ਵਿੱਚ ਕੰਪਿਊਟਰ ਦਾ ਚਿੱਤਰ ਬਣਾਓ ਅਤੇ ਆਪਣੇ ਨਾਮ ਨਾਲ ਸੇਵ ਕਰੋ।
- ਪ੍ਰਯੋਗ-9 ਪੇਂਟ ਵਿੱਚ ਵਾਤਾਵਰਣ ਦੀ ਸੁਰੱਖਿਆ ਸਬੰਧੀ ਚਿੱਤਰ ਬਣਾ ਕੇ ਡੈਸਕਟਾਪ ਬੈਕਗਰਾਊਂਡ ਸੈੱਟ ਕਰੋ।
- ਪ੍ਰਯੋਗ-10 ਟੈਕਸਟ ਟੂਲ ਦੀ ਵਰਤੋਂ ਕਰਕੇ ਆਪਣਾ ਨਾਮ ਲਿਖੋ ਅਤੇ ਇਸ ਨੂੰ ਅੰਡਰਲਾਈਨ ਕਰੋ ਅਤੇ ਇਸਦਾ ਫੋਂਟ ਸਾਈਜ਼ 28 ਸੈੱਟ ਕਰੋ।
- ਪ੍ਰਯੋਗ-11 ਹੇਠ ਦਿੱਤੇ ਤਸਵੀਰ ਵਿੱਚੋਂ ਵੱਖ-ਵੱਖ ਹਾਰਡ ਵੇਅਰ ਦੇ ਨਾਮ ਲਿਖੋ।



- ਪ੍ਰਯੋਗ-12 ਹੇਠ ਦਿੱਤੀ ਗਈ ਕੰਪਿਊਟਰ ਕੇਸ ਦੀ ਤਸਵੀਰ ਵਿੱਚੋਂ ਅਗਲੇ ਅਤੇ ਪਿਛਲੇ ਪਾਸੇ ਦੇ ਹਿੱਸਿਆਂ ਦੇ ਨਾਮ ਲੇਬਲ ਕਰੋ।




- ਪ੍ਰਯੋਗ-13 ਮਾਊਸ ਦਾ ਚਿੱਤਰ ਤਿਆਰ ਕਰੋ ਅਤੇ ਇਸਦੇ ਬਟਨਾਂ ਦੇ ਕੰਮ ਦੱਸੋ।

ਪ੍ਰਯੋਗ-14 ਮੋਨੀਟਰ ਅਤੇ ਫਲੈਟ ਪੈਨ ਲਡਿਸਪਲੇ ਦਾ ਚਿੱਤਰ ਬਣਾਓ ਅਤੇ ਇਨ੍ਹਾਂ ਵਿੱਚ ਅੰਤਰ ਦੱਸੋ।

ਪ੍ਰਯੋਗ-15 ਹੇਠ ਦਿੱਤੀ ਤਸਵੀਰ ਵਿੱਚੋਂ ਮਦਰ-ਬੋਰਡ ਨਾਲ ਜੁੜਨ ਵਾਲੇ ਹਾਰਡਵੇਅਰ ਉਪਕਰਨ ਦੀ ਪਛਾਣ ਕਰੋ ਅਤੇ ਨਾਮ ਲਿਖੋ।



ਪ੍ਰਯੋਗ-16 ਹੇਠ ਦਿੱਤੀ ਤਸਵੀਰ ਵਿੱਚੋਂ ਵੱਖ-ਵੱਖ ਐਪਲੀਕੇਸ਼ਨ ਸੋਫਟਵੇਅਰ ਦੀ ਪਛਾਣ ਕਰੋ ਅਤੇ ਨਾਮ ਲਿਖੋ।



ਪ੍ਰਯੋਗ-17 ਕੰਪਿਊਟਰ ਲੈਬ ਵਿੱਚ ਮੌਜੂਦ ਕੀਅ-ਬੋਰਡ ਤੋਂ ਸਪੈਸ਼ਲ ਕੀਜ਼ ਦੀ ਪਛਾਣ ਕਰਕੇ ਸੂਚੀ ਤਿਆਰ ਕਰੋ।

ਪ੍ਰਯੋਗ-18 ਹੇਠ ਦਿੱਤੇ ਤਸਵੀਰਾਂ ਵਿੱਚੋਂ ਵੱਖ-ਵੱਖ ਪ੍ਰਿੰਟਰਾਂ ਦੀ ਪਛਾਣ ਕਰੋ ਅਤੇ ਨਾਮ ਲਿਖੋ।



ਪ੍ਰਯੋਗ-19 ਹੇਠ ਦਿੱਤੀਆਂ ਤਸਵੀਰਾਂ ਵਿੱਚੋਂ ਵੱਖ-ਵੱਖ ਇਨਪੁੱਟ/ਆਉਟਪੁੱਟ ਡਿਵਾਈਸਜ਼ ਦੀ ਪਛਾਣ ਕਰੋ ਅਤੇ ਨਾਮ ਲਿਖੋ।



ਪ੍ਰਯੋਗ-20 MS WORD ਦੀ ਵਿੰਡੋ ਖੋਲ ਕੇ ਕੰਪਿਊਟਰ ਨਾਲ ਸਬੰਧਤ ਕੋਈ 10 FULL-FORMS ਟਾਈਪ ਕਰੋ ਅਤੇ ਫਾਈਲ ਨੂੰ ਸੇਵ ਕਰੋ।